

ਮਾਝ ਮਹਲਾ ੩ ॥

Maajh, Third Mehl:

ਤੇਰੀਆ ਖਾਣੀ ਤੇਰੀਆ ਬਾਣੀ ॥

The four sources of creation are Yours; the spoken word is Yours.

ਬਿਨੁ ਨਾਵੈ ਸਭ ਭਰਮਿ ਭੁਲਾਣੀ ॥

Without the Name, all are deluded by doubt.

ਗੁਰ ਸੇਵਾ ਤੇ ਹਰਿ ਨਾਮੁ ਪਾਇਆ ਬਿਨੁ ਸਤਿਗੁਰ ਕੋਇ ਨ ਪਾਵਣਿਆ ॥੧॥

Serving the Guru, the Lord's Name is obtained. Without the True Guru, no one can receive it. ||1||

ਹਉ ਵਾਰੀ ਜੀਉ ਵਾਰੀ ਹਰਿ ਸੇਤੀ ਚਿਤੁ ਲਾਵਣਿਆ ॥

I am a sacrifice, my soul is a sacrifice, to those who focus their consciousness on the Lord.

ਹਰਿ ਸਚਾ ਗੁਰ ਭਗਤੀ ਪਾਈਐ ਸਹਜੇ ਮੰਨਿ ਵਸਾਵਣਿਆ ॥੧॥ ਰਹਾਉ ॥

Through devotion to the Guru, the True One is found; He comes to abide in the mind, with intuitive ease. ||1||Pause||

ਸਤਿਗੁਰੁ ਸੇਵੇ ਤਾ ਸਭ ਕਿਛੁ ਪਾਏ ॥

Serving the True Guru, all things are obtained.

ਜੇਹੀ ਮਨਸਾ ਕਰਿ ਲਾਗੈ ਤੇਹਾ ਫਲੁ ਪਾਏ ॥

As are the desires one harbors, so are the rewards one receives.

ਸਤਿਗੁਰੁ ਦਾਤਾ ਸਭਨਾ ਵਸੂ ਕਾ ਪੂਰੈ ਭਾਗਿ ਮਿਲਾਵਣਿਆ ॥੨॥

The True Guru is the Giver of all things; through perfect destiny, He is met. ||2||

ਇਹੁ ਮਨੁ ਮੈਲਾ ਇਕੁ ਨ ਧਿਆਏ ॥

This mind is filthy and polluted; it does not meditate on the One.

ਅੰਤਰਿ ਮੈਲੁ ਲਾਗੀ ਬਹੁ ਦੂਜੈ ਭਾਏ ॥

Deep within, it is soiled and stained by the love of duality.

ਤਟਿ ਤੀਰਥਿ ਦਿਸੰਤਰਿ ਭਵੈ ਅਹੰਕਾਰੀ ਹੋਰੁ ਵਧੇਰੈ ਹਉਮੈ ਮਲੁ ਲਾਵਣਿਆ ॥੩॥

The egotists may go on pilgrimages to holy rivers, sacred shrines and foreign lands, but they only gather more of the dirt of egotism. ||3||

ਸਤਿਗੁਰੁ ਸੇਵੇ ਤਾ ਮਲੁ ਜਾਏ ॥

Serving the True Guru, filth and pollution are removed.

ਜੀਵਤੁ ਮਰੈ ਹਰਿ ਸਿਉ ਚਿਤੁ ਲਾਏ ॥

Those who focus their consciousness on the Lord remain dead while yet alive.

ਹਰਿ ਨਿਰਮਲੁ ਸਚੁ ਮੈਲੁ ਨ ਲਾਗੈ ਸਚਿ ਲਾਗੈ ਮੈਲੁ ਗਵਾਵਣਿਆ ॥੪॥

The True Lord is Pure; no filth sticks to Him. Those who are attached to the True One have their filth washed away. ||4||

ਬਾਝੁ ਗੁਰੂ ਹੈ ਅੰਧੁ ਗੁਬਾਰਾ ॥

Without the Guru, there is only pitch darkness.

ਅਗਿਆਨੀ ਅੰਧਾ ਅੰਧੁ ਅੰਧਾਰਾ ॥

The ignorant ones are blind-there is only utter darkness for them.

ਬਿਸਟਾ ਕੇ ਕੀੜੇ ਬਿਸਟਾ ਕਮਾਵਹਿ ਫਿਰਿ ਬਿਸਟਾ ਮਾਹਿ ਪਚਾਵਣਿਆ ॥੫॥

The maggots in manure do filthy deeds, and in filth they rot and putrefy. ||5||

ਮੁਕਤੇ ਸੇਵੇ ਮੁਕਤਾ ਹੋਵੈ ॥

Serving the Lord of Liberation, liberation is achieved.

ਹਉਮੈ ਮਮਤਾ ਸਬਦੇ ਖੋਵੈ ॥

The Word of the Shabad eradicates egotism and possessiveness.

ਅਨਦਿਨੁ ਹਰਿ ਜੀਉ ਸਚਾ ਸੇਵੀ ਪੂਰੈ ਭਾਗਿ ਗੁਰੁ ਪਾਵਣਿਆ ॥੬॥

So serve the Dear True Lord, night and day. By perfect good destiny, the Guru is found. ||6||

ਆਪੇ ਬਖਸੇ ਮੇਲਿ ਮਿਲਾਏ ॥

He Himself forgives and unites in His Union.

ਪੂਰੇ ਗੁਰ ਤੇ ਨਾਮੁ ਨਿਧਿ ਪਾਏ ॥

From the Perfect Guru, the Treasure of the Naam is obtained.

ਸਚੈ ਨਾਮਿ ਸਦਾ ਮਨੁ ਸਚਾ ਸਚੁ ਸੇਵੇ ਦੁਖੁ ਗਵਾਵਣਿਆ ॥੭॥

By the True Name, the mind is made true forever. Serving the True Lord, sorrow is driven out. ||7||

ਸਦਾ ਹਜ਼ੂਰਿ ਦੂਰਿ ਨ ਜਾਣਹੁ ॥

He is always close at hand-do not think that He is far away.

ਗੁਰ ਸਬਦੀ ਹਰਿ ਅੰਤਰਿ ਪਛਾਣਹੁ ॥

Through the Word of the Guru's Shabad, recognize the Lord deep within your own being.

ਨਾਨਕ ਨਾਮਿ ਮਿਲੈ ਵਡਿਆਈ ਪੂਰੇ ਗੁਰ ਤੇ ਪਾਵਣਿਆ ॥੮॥੧੧॥੧੨॥

O Nanak, through the Naam, glorious greatness is received. Through the Perfect Guru, the Naam is obtained. ||8||11||12||